

ਆਸਾ ॥

Aasaa:

ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥

The life of the world is only a dream; life is just a dream.

ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥

Believing it to be true, I grasped at it, and abandoned the supreme treasure.  
||1||

ਬਾਬਾ ਮਾਇਆ ਮੋਹ ਹਿਤੁ ਕੀਨੁ ॥

O Father, I have enshrined love and affection for Maya,

ਜਿਨਿ ਗਿਆਨੁ ਰਤਨੁ ਹਿਰਿ ਲੀਨੁ ॥੧॥ ਰਹਾਉ ॥

which has taken the jewel of spiritual wisdom away from me. ||1||Pause||

ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥

The moth sees with its eyes, but it still becomes entangled; the insect does not see the fire.

ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥

Attached to gold and woman, the fool does not think of the noose of Death.  
||2||

ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥

Reflect upon this, and abandon sin; the Lord is a boat to carry you across.

ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥

Says Kabeer, such is the Lord, the Life of the World; there is no one equal to Him. ||3||5||27||